

ਟੀਕਾਕਰਨ ਮੁਹਿੰਮ ਵਿੱਚ ਸ਼ਾਮਲ ਹੋ ਕੇ ਮੀਸਲਜ਼ ਅਤੇ ਰੂਬੈਲਾ ਜਿਹੀਆਂ ਖਤਰਨਾਕ ਬੀਮਾਰੀਆਂ ਤੋਂ ਬੱਚਿਆਂ ਨੂੰ ਬਚਾਉਣਾ ਚਾਹੀਦਾ ਹੈ-ਵਧੀਕ ਡਿਪਟੀ ਕਮਿਸ਼ਨਰ

ਵਿਸ਼ਵ ਸਿਹਤ ਸੰਗਠਨ ਵੱਲੋਂ ਪ੍ਰਮਾਣਿਤ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ

ਸਿਹਤ ਵਿਭਾਗ ਵੱਲੋਂ ਲਗਾਇਆ ਜਾਣ ਵਾਲਾ ਟੀਕਾ ਲਗਾਇਆ ਜਾ ਰਿਹਾ ਹੈ ਬਿਲਕੁਲ ਮੁਫਤ

ਤਰਨ ਤਾਰਨ, 8 ਮਈ :

ਬੱਚੇ ਸਿਹਤਮੰਦ ਸਮਾਜ ਦਾ ਆਧਾਰ ਹਨ ਜੇਕਰ ਉਹ ਸਿਹਤਮੰਦ ਹੋਣਗੇ ਤਾਂ ਸਾਡਾ ਸਮਾਜ ਤੇ ਦੇਸ਼ ਤਰੱਕੀ

ਕਰੇਗਾ। ਇਸ ਵਾਸਤੇ ਬੱਚਿਆਂ ਨੂੰ ਬੀਮਾਰੀਆਂ ਤੋਂ ਬਚਾਉਣਾ ਜ਼ਰੂਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਆਪਣੇ ਦੋਵੇਂ ਲੜਕਿਆਂ ਦਾ ਮੀਸਲ ਰੂਬੈਲਾ ਦਾ ਟੀਕਾਕਰਨ ਕਰਵਾਉਣ ਉਪਰੰਤ ਕੀਤਾ।



ਉਨ੍ਹਾਂ ਕਿਹਾ ਕਿ ਸਾਰੇ ਮਾਪਿਆਂ ਨੂੰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਹਿੱਸਾ ਬਣ ਕੇ ਅਤੇ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕਰਵਾ ਕੇ ਆਪਣੀ ਜਿੰਮੇਵਾਰੀ ਨੂੰ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਉਕਤ ਵੈਕਸੀਨੇਸ਼ਨ ਦੇ ਸੰਬੰਧ ਵਿੱਚ ਸੋਸ਼ਲ ਮੀਡੀਆ 'ਤੇ ਹੋ ਰਹੇ ਗਲਤ ਪ੍ਰਚਾਰ ਦਾ ਖੰਡਨ ਕੀਤਾ ਗਿਆ ਤੇ ਕਿਹਾ ਕਿ ਇਹ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਜਾ ਰਿਹਾ ਦੁਸ਼ਟ-ਪ੍ਰਚਾਰ ਹੈ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਅਫਵਾਹਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ, ਬਲਕਿ ਟੀਕਾਕਰਨ ਮੁਹਿੰਮ ਵਿੱਚ ਸ਼ਾਮਲ ਹੋ ਕੇ ਮੀਸਲਜ਼ ਅਤੇ ਰੂਬੈਲਾ ਜਿਹੀਆਂ ਖਤਰਨਾਕ ਬੀਮਾਰੀਆਂ ਤੋਂ ਬੱਚਿਆਂ ਨੂੰ ਬਚਾਉਣਾ ਚਾਹੀਦਾ ਹੈ।

ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਪਹਿਲਾਂ ਭਾਰਤ ਦੇ 12 ਰਾਜਾਂ ਦੇ 8 ਕਰੋੜ ਬੱਚਿਆਂ ਨੂੰ ਵੈਕਸੀਨੇਸ਼ਨ ਦਿੱਤੀ ਜਾ ਚੁੱਕੀ ਹੈ ਤੇ ਹੁਣ ਪੰਜਾਬ ਦੇ ਬੱਚਿਆਂ ਨੂੰ ਇਨ੍ਹਾਂ ਬੀਮਾਰੀਆਂ ਤੋਂ ਮੁਕਤ ਕਰਨ ਲਈ ਸਰਕਾਰ ਵੱਲੋਂ ਇਹ ਮੁਹਿੰਮ ਵਿੱਢੀ ਗਈ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਅਤੇ ਸ਼ੱਕ ਦੇ ਬੱਚਿਆਂ ਦੀ ਵੈਕਸੀਨੇਸ਼ਨ ਕਰਵਾਈ ਜਾਏ।

ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਪ੍ਰਮਾਣਿਤ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਮੀਸਲਜ਼ ਇੱਕ ਖਤਰਨਾਕ ਵਾਇਰਲ ਬੀਮਾਰੀ ਹੈ ਜਿਸ ਨਾਲ ਤੇਜ਼ ਬੁਖਾਰ, ਸਰੀਰ ਤੇ ਦਾਣੇ, ਅੱਖਾਂ ਵਿੱਚ ਲਾਲੀ, ਦਸਤ ਆਦਿ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਗਰਭਅਵਸਥਾ ਦੌਰਾਨ ਰੂਬੈਲਾ ਬੀਮਾਰੀ ਹੋ ਜਾਣ ਤੇ ਵਾਰ ਵਾਰ ਗਰਭਪਾਤ ਹੋ ਸਕਦਾ ਹੈ, ਬੱਚਾ ਮੁਰਦਾ ਪੈਦਾ ਹੋ ਸਕਦਾ ਹੈ ਜਾਂ ਬੱਚੇ ਵਿੱਚ ਕੋਈ ਖਤਰਨਾਕ ਜਮਾਂਦਰੂ ਨੁਕਸ ਪੈਦਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐੱਮ. ਆਰ ਦਾ ਟੀਕਾ ਇਨ੍ਹਾਂ ਦੇ ਖਤਰਨਾਕ ਬੀਮਾਰੀਆਂ ਤੋਂ ਬਚਾਅ ਦਾ ਤਰੀਕਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਇਆ ਜਾਣ ਵਾਲਾ ਉਕਤ ਟੀਕਾ ਬਿਲਕੁਲ ਮੁਫਤ ਲਗਾਇਆ ਜਾ ਰਿਹਾ ਹੈ।